

ਨਸਲੀ ਬਰਾਬਰਤਾ ਨੂੰ ਉਤਸ਼ਾਹਤ ਕਰਨ ਲਈ ਮੌਜੂਦਾ ਅਤੇ ਯੋਜਨਾਬੱਧ ਉਪਾਅ

ਭੂਮੀ ਵਿਭਾਗ (ਲੈਂਡਸ ਡਿਪਾਰਟਮੈਂਟ)

ਭੂਮੀ ਵਿਭਾਗ ਭਾਈਚਾਰੇ ਦੇ ਵੱਧ ਤੋਂ ਵੱਧ ਲਾਭ ਲਈ ਹਾਂਗ ਕਾਂਗ ਵਿੱਚ ਭੂਮੀ ਪ੍ਰਬੰਧਨ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਹੈ। ਵਿਭਾਗ ਸਥਾਨਕ ਅਤੇ ਖੇਤਰੀ ਪ੍ਰਸੰਗ ਵਿੱਚ ਆਰਥਿਕ ਅਤੇ ਮਾਰਕੀਟ ਰੁਝਾਨਾਂ ਨਾਲ ਉੱਨਤੀ ਦੀ ਰਫ਼ਤਾਰ ਨੂੰ ਜਾਰੀ ਰੱਖਣ; ਨੀਤੀਆਂ ਦੀ ਲਗਾਤਾਰ ਸਮੀਖਿਆ ਅਤੇ ਭਾਈਚਾਰੇ ਦੀਆਂ ਬਦਲਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਧੀਆ ਅਭਿਆਸਾਂ ਨੂੰ ਵਰਤੋਂ ਵਿੱਚ ਲਿਆਉਣ; ਪਾਰਦਰਸ਼ਤਾ ਅਤੇ ਪੇਸ਼ਾਵਰੀ ਦੇ ਸਭਿਆਚਾਰ ਨੂੰ ਵਿਕਸਤ ਅਤੇ ਕਾਇਮ ਰੱਖਣ; ਅਤੇ ਆਧੁਨਿਕ ਟੈਕਨਾਲੋਜੀ ਦੀ ਵਰਤੋਂ ਅਤੇ ਉਤਪਾਦਕਤਾ ਅਤੇ ਕੁਸ਼ਲਤਾ ਨੂੰ ਵਧਾਉਣ ਲਈ ਮਨੁੱਖੀ ਸਰੋਤਾਂ ਨੂੰ ਅਨੁਕੂਲ ਬਣਾਉਣ ਲਈ ਕੋਸ਼ਿਸ਼ ਕਰਦਾ ਹੈ। ਅਸੀਂ ਵੱਖ ਵੱਖ ਨਸਲਾਂ ਦੇ ਲੋਕਾਂ ਦੁਆਰਾ ਸਾਡੀਆਂ ਸੇਵਾਵਾਂ ਤੱਕ ਬਰਾਬਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹਾਂ।

ਸਬੰਧਿਤ
ਸੇਵਾਵਾਂ

- ਵਿਭਾਗ ਇਲਾਕੇ ਵਿੱਚ ਭੂਮੀ ਪ੍ਰਬੰਧਨ ਲਈ ਜ਼ਿੰਮੇਵਾਰ ਹੈ। ਇਨ੍ਹਾਂ ਸੇਵਾਵਾਂ ਵਿੱਚ ਹਾਂਗ ਕਾਂਗ ਦੀਆਂ ਵਿਕਾਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰੀ ਜ਼ਮੀਨਾਂ ਦੀ ਵੰਡ ਅਤੇ ਨਿਪਟਾਰਾ; ਨਿਜੀ ਜ਼ਮੀਨ ਪ੍ਰਾਪਤ ਕਰਨਾ ਅਤੇ ਜਨਤਕ ਕੰਮਾਂ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਜ਼ਰੂਰੀ ਜ਼ਮੀਨ ਸਾਫ਼ ਕਰਨਾ; ਅਤੇ ਸਰਕਾਰੀ ਲੀਜ਼ ਅਤੇ ਭੂਮੀ ਨਿਯੰਤਰਣ ਦਾ ਪ੍ਰਬੰਧਨ ਕਰਨਾ ਸ਼ਾਮਲ ਹੈ। ਵਿਭਾਗ ਹਾਂਗ ਕਾਂਗ ਵਿੱਚ ਜ਼ਮੀਨ ਦੇ ਸਰਵੇਖਣ ਅਤੇ ਹਰ ਕਿਸਮ ਦੇ ਨਕਸ਼ੇ ਬਣਾਉਣ ਲਈ ਕੇਂਦਰੀ ਅਥਾਰਟੀ ਵਜੋਂ ਵੀ ਕੰਮ ਕਰਦਾ ਹੈ।

ਮੌਜੂਦਾ
ਉਪਾਅ

- ਸਾਡੀਆਂ ਸੇਵਾਵਾਂ ਬਾਰੇ ਜਾਣਕਾਰੀ ਵਿਭਾਗੀ ਵੈਬਸਾਈਟ ਤੇ ਹਾਂਗ ਕਾਂਗ ਦੀਆਂ ਸਰਕਾਰੀ ਭਾਸ਼ਾਵਾਂ (ਅਰਥਾਤ ਚੀਨੀ ਅਤੇ ਅੰਗਰੇਜ਼ੀ) ਵਿੱਚ ਉਪਲਬਧ ਹੈ। ਸਾਰੇ ਜਾਣਕਾਰੀ ਦੇ ਲੀਫ਼ਲੈਟ ਅਤੇ ਪਰਚੇ ਪਬਲਿਕ ਦੀ ਆਮ ਜਾਣਕਾਰੀ ਲਈ ਦੇਵਾਂ ਸਰਕਾਰੀ ਭਾਸ਼ਾਵਾਂ ਵਿੱਚ ਪ੍ਰਕਾਸ਼ਤ ਕੀਤੇ ਜਾਂਦੇ ਹਨ।
- ਆਮ ਲੋਕ ਵਿਭਾਗ ਦੇ ਵੱਖ-ਵੱਖ ਦਫ਼ਤਰਾਂ ਵਿੱਚ ਵਿਭਾਗੀ ਜਾਂਚ ਹੋਟਲਾਈਨ, ਈਮੇਲ / ਫੈਕਸ / ਡਾਕ ਜਾਂ ਸੇਵਾ ਕਾਊਂਟਰ ਰਾਹੀਂ ਵਿਭਾਗ ਦੀ ਵੱਖ-ਵੱਖ ਜਾਣਕਾਰੀ ਅਤੇ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

- ਘੱਟ ਗਿਣਤੀ ਲੋਕਾਂ ਦੀ ਏਕਤਾ ਅਤੇ ਤੌਰਕੀ ਲਈ ਕੇਂਦਰ (CHEER) ਅਤੇ / ਜਾਂ ਹੋਰ ਸੇਵਾ ਪ੍ਰਦਾਤਾਵਾਂ ਦੇ ਰਾਹੀਂ ਵਿਆਖਿਆ ਸੇਵਾ ਦਾ ਪ੍ਰਬੰਧ ਕੀਤਾ ਜਾਵੇਗਾ। CHEER ਅੱਠ ਭਾਸ਼ਾਵਾਂ ਭਾਵ ਬਹਾਸਾ ਇੰਡੋਨੇਸ਼ੀਆ, ਹਿੰਦੀ, ਨੇਪਾਲੀ, ਪੰਜਾਬੀ, ਉਰਦੂ, ਤਗਾਲੋਗ, ਥਾਈ ਅਤੇ ਵੀਅਤਨਾਮੀ ਵਿੱਚ ਟੈਲੀਫੋਨ ਵਿਆਖਿਆ ਸੇਵਾਵਾਂ ਮੁਹੱਈਆ ਕਰਵਾਉਂਦਾ ਹੈ। ਅਜਿਹੀ ਵਿਆਖਿਆ ਸੇਵਾ ਬਾਰੇ ਜਾਣਕਾਰੀ ਵਿਭਾਗ ਦੇ ਵੱਖ ਵੱਖ ਦਫਤਰਾਂ ਦੇ ਸੇਵਾ ਕਾਉਂਟਰਾਂ ਤੇ ਉਪਲਬਧ ਹੈ।
- ਭਾਸ਼ਾ ਸੇਵਾਵਾਂ ਦੀ ਵਿਵਸਥਾ ਦੇ ਸਬੰਧ ਵਿੱਚ ਪੁੱਛਗਿੱਛ/ਸ਼ਿਕਾਇਤਾਂ ਬਾਰੇ ਅੰਕੜੇ ਨਿਯਮਿਤ ਆਧਾਰ 'ਤੇ ਇਕੱਤਰ ਕੀਤੇ ਜਾਂਦੇ ਹਨ ਅਤੇ ਵਿਭਾਗੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਕੀਤੇ ਜਾਂਦੇ ਹਨ। ਨਸਲੀ ਬਰਾਬਰਤਾ ਬਾਰੇ ਸਟਾਫ ਦੀ ਜਾਗਰੂਕਤਾ ਵਧਾਉਣ ਲਈ ਉਨ੍ਹਾਂ ਨੂੰ ਈਮੇਲਾਂ ਵੀ ਨਿਯਮਿਤ ਤੌਰ 'ਤੇ ਭੇਜੀਆਂ ਜਾਂਦੀਆਂ ਹਨ। ਨਸਲੀ ਸੰਵੇਦਨਸ਼ੀਲਤਾ ਅਤੇ ਸੱਭਿਆਚਾਰਕ ਵਿਭਿੰਨਤਾ ਬਾਰੇ ਸਿਖਲਾਈ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਫਰੰਟ-ਲਾਈਨ ਅਧਿਕਾਰੀਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਵਿਸ਼ੇ ਨੂੰ ਪਹਿਲਾਂ ਹੀ ਵਿਭਾਗ ਦੀਆਂ ਨਵੀਆਂ ਭਰਤੀਆਂ ਲਈ ਇੰਡਕਸ਼ਨ ਕੋਰਸਾਂ ਵਿੱਚ ਸ਼ਾਮਲ ਕੀਤਾ ਜਾ ਚੁੱਕਿਆ ਹੈ।

ਭਵਿੱਖ ਦੇ ਕੰਮ
ਦਾ ਮੁਲਾਂਕਣ

- ਵਿਭਾਗ ਆਪਣੀਆਂ ਸੇਵਾਵਾਂ ਦੀ ਗੁਣਵਤਾ ਨੂੰ ਹੋਰ ਵਧਾਉਣ ਲਈ ਲੋਕਾਂ ਦੇ ਫੀਡਬੈਕ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਸਮੇਂ ਤੇ ਸੇਵਾਵਾਂ ਦੀ ਸਮੀਖਿਆ ਕਰੇਗਾ।

ਕੀਤੇ ਗਏ/ ਕੀਤੇ ਜਾਣ
ਵਾਲੇ ਹੋਰ ਉਪਾਅ

- ਸਟਾਫ ਨੂੰ ਨਸਲੀ ਬਰਾਬਰਤਾ ਪ੍ਰਤੀ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਵਧਾਉਣ ਲਈ ਸਿਖਲਾਈ ਪ੍ਰਾਪਤ ਕਰਨ ਲਈ ਉਤਸ਼ਾਹਤ ਅਤੇ ਸਹੂਲਤ ਦਿੱਤੀ ਜਾਂਦੀ ਹੈ।

ਨਸਲੀ ਬਰਾਬਰਤਾ ਨੂੰ ਉਤਸ਼ਾਹਤ ਕਰਨ ਲਈ ਮੌਜੂਦਾ ਅਤੇ ਯੋਜਨਾਬੱਧ ਉਪਾਵਾਂ ਬਾਰੇ ਪੁੱਛਗਿੱਛ ਲਈ, ਕਿਰਪਾ ਕਰਕੇ ਹੇਠ ਦਿੱਤੇ ਮਾਧਿਅਮਾਂ ਰਾਹੀਂ **ਡਿਪਟੀ ਵਿਭਾਗੀ ਸਕੱਤਰ / ਜਨਰਲ (ਸ਼੍ਰੀਮਤੀ ਸ਼ਾਂਗ ਸਵਿਤ-ਲੈਨ, ਮਿਸ਼ੇਲ)** ਨਾਲ ਸੰਪਰਕ ਕਰੋ –

ਟੈਲੀਫੋਨ ਨੰ. : 2231 3233
ਫੈਕਸ ਨੰ. : 2536 0827
ਈਮੇਲ : ddsg@landsd.gov.hk
ਡਾਕ ਲਈ ਪਤਾ : 21/F, North Point Government Offices,
333 Java Road, North Point, Hong Kong.

ਭੂਮੀ ਵਿਭਾਗ
ਜੂਨ 2021